

ਧਨਾਸਰੀ ਮਹਲਾ ੫ ॥ ਮੇਰੇ ਲਾਲ ਭਲੇ ਰੇ ਭਲੇ ਰੇ ਭਲੇ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ
ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ
ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੇ ਨਾਮੁ ਨੀਕੋ ਕਹਤ ਹੈ ਸਾਧ ਜਨ ॥
ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰੁਬੁ ਦੇਖੁ ਕਛੁ ਸੰਗਿ ਨਾਹੀ ਚਲਨਾ
॥੧॥ ਜਾ ਕੇ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ
ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ
॥੨॥੨॥੩੦॥ {ਪੰਨਾ 678}

ਪਦਅਰਥ:- ਲਾਲ—ਹੇ ਲਾਲ! ਹੇ ਪਿਆਰੇ! ਭਲੇ—ਚੰਗਾ। ਰੇ—ਹੇ ਭਾਈ! ਪਸਾਰਿ ਨੈਨ—ਅੱਖਾਂ ਖੋਲ੍ਹ ਕੇ।
ਸਾਧੂ—ਗੁਰੂ। ਬੈਨ—ਬਚਨ। ਪ੍ਰਾਨਪਤਿ—ਜਿੰਦ ਦਾ ਮਾਲਕ। ਚਿਤਿ—ਚਿੱਤ ਵਿਚ। ਸਗਲ—ਸਭਨਾਂ। ਰਹਾਉ।
ਚੋਆ—ਅਤਰ। ਬਿਖਿਆ—ਮਾਇਆ। ਹੈ—ਹੈ। ਫੀਕੇ—ਬੇ-ਸੁਆਦ। ਕੇ—ਦਾ। ਨੀਕੋ—ਚੰਗਾ, ਸੋਹਣਾ। ਆਪਨ
ਥਾਪਿਆ—(ਤੂੰ) ਆਪਣਾ ਮਿਥ ਲਿਆ ਹੈ। ਨਿਮਖ—ਅੱਖ ਝਮਕਣ ਜਿਤਨਾ ਸਮਾ {inmy—}। ਅਰਥੁ—ਧਨ।
ਦ੍ਰੁਬੁ—{dàòX} ਧਨ। ਸੰਗਿ—ਨਾਲ।1।

ਜਾ ਕੇ ਭਲਾ ਕਰਮੁ—ਜਿਸ ਦੀ ਚੰਗੀ ਕਿਸਮਤ। ਤਿਨਿ—ਉਸ (ਮਨੁੱਖ) ਨੇ। ਓਟ—ਆਸਰਾ। ਗਹੀ—ਫੜੀ,
ਲਈ। ਪਲਾ—ਪੱਲਾ, ਲੜ। ਤਿਨ—ਉਹਨਾਂ ਨੂੰ {ਬਹੁ-ਵਚਨ}। ਨਿਧਾਨੁ—ਖਜ਼ਾਨਾ। ਏਕੈ ਨਿਰੰਕਾਰ—ਇਕ
ਨਿਰੰਕਾਰ ਵਿਚ।2।

ਅਰਥ:- ਹੇ ਮੇਰੇ ਪਿਆਰੇ! ਹੇ ਭਾਈ! (ਪਰਮਾਤਮਾ ਦੇ ਦਰ ਤੋਂ) ਪਰਮਾਤਮਾ (ਦਾ ਨਾਮ) ਮੰਗਣਾ ਸਭ ਤੋਂ ਚੰਗਾ
ਕੰਮ ਹੈ। ਹੇ ਸੱਜਣ! ਗੁਰੂ ਦੀ ਬਾਣੀ (ਸਦਾ) ਸੁਣਦੇ ਰਹੋ, ਜਿੰਦ ਦੇ ਮਾਲਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ
ਰੱਖੋ। ਅੱਖਾਂ ਖੋਲ੍ਹ ਕੇ ਵੇਖੋ, (ਆਖਰ) ਸਭ ਨੇ ਮਰਨਾ ਹੈ। ਰਹਾਉ।

ਹੇ ਸੱਜਣ! ਤੂੰ ਚੰਦਨ ਅਤਰ (ਵਰਤਦਾ ਹੈ) ਅਤੇ ਅਨੇਕਾਂ ਹੀ ਸੁਆਦਲੇ ਖਾਣੇ ਖਾਂਦਾ ਹੈ। ਪਰ, ਵੇਖ, ਇਹ ਵਿਕਾਰ
ਪੈਦਾ ਕਰਨ ਵਾਲੇ ਮਾਇਆ ਦੇ ਸਾਰੇ ਭੋਗ ਫਿੱਕੇ ਹਨ। ਸੰਤ ਜਨ ਆਖਦੇ ਹਨ ਕਿ ਸਿਰਫ ਪਰਮਾਤਮਾ ਦਾ ਨਾਮ ਹੀ
ਚੰਗਾ ਹੈ। ਤੂੰ ਇਸ ਸਰੀਰ ਨੂੰ ਇਸ ਧਨ ਨੂੰ ਆਪਣਾ ਸਮਝ ਰਿਹਾ ਹੈ, (ਇਹਨਾਂ ਦੇ ਮੋਹ ਵਿਚ ਫਸ ਕੇ) ਪਰਮਾਤਮਾ
ਦਾ ਨਾਮ ਤੂੰ ਇਕ ਛਿਨ ਭਰ ਭੀ ਨਹੀਂ ਜਪਦਾ। ਵੇਖ, ਇਹ ਧਨ-ਪਦਾਰਥ ਕੁਝ ਭੀ (ਤੇਰੇ) ਨਾਲ ਨਹੀਂ ਜਾਵੇਗਾ।

ਹੇ ਭਾਈ! ਜਿਸ ਮਨੁੱਖ ਦੀ ਚੰਗੀ ਕਿਸਮਤ ਹੋਈ, ਉਸ ਨੇ ਸੰਤਾਂ ਦਾ ਆਸਰਾ ਲਿਆ, ਉਸ ਨੇ ਸੰਤਾਂ ਦਾ ਪੱਲਾ
ਫੜਿਆ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿੰਦੇ ਹਨ, ਉਹਨਾਂ ਨੂੰ ਮੌਤ ਦਾ ਡਰ ਸਤਾ ਨਹੀਂ
ਸਕਦਾ।

ਹੇ ਨਾਨਕ! ਜਿਸ ਮਨੁੱਖ ਦਾ ਮਨ ਸਿਰਫ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਉਸ ਨੇ ਸਭ ਤੋਂ ਵਧੀਆ ਖਜ਼ਾਨਾ
ਲੱਭ ਲਿਆ ਉਸ ਦੇ ਅੰਦਰੋਂ ਅਹੰਕਾਰ ਮਿਟ ਗਿਆ।2। 2। 30।